

ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ  
 ਅਪਨੀ ਓਰ ॥ ੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥  
 ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ  
 ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥ ੨॥੧੦॥ {ਪੰਨਾ  
 1121}

ਪਦਅਰਥ:- ਪ੍ਰੀਤਮ—ਹੇ ਪ੍ਰੀਤਮ! ਰਿਦ ਮਹਿ—(ਮੇਰੇ) ਹਿਰਦੇ ਵਿਚ। ਬਸਤ—ਵੱਸ ਰਹੀ ਹੈ। ਖੋਰ—ਖੋਟ, ਕੋਰਾ-  
 ਪਨ। ਭੀਤਿ—ਕੰਧ। ਨਿਵਾਰਿ—ਦੂਰ ਕਰ। ਠਾਕੁਰ—ਹੇ ਠਾਕੁਰ! ਗਹਿ ਲੇਹੁ—(ਮੇਰੀ ਬਾਂਹ) ਫੜ ਲੈ। ਓਰ—  
 ਪਾਸੇ।੧। ਰਹਾਉ।

ਅਧਿਕ—ਕਈ, ਬਥੇਰੇ। ਗਰਤ—ਟੋਏ, ਗੜੇ। ਸਾਗਰ—ਸਮੁੰਦਰ। ਚਾਰਹੁ—ਚਾੜ੍ਹ ਲਵੋ। ਧੋਰ—ਕੰਢੇ ਤੇ।  
 ਸੰਗਿ—ਸੰਗਤਿ ਵਿਚ। ਬੋਹਿਥ—ਜਹਾਜ਼। ਉਧਰਤੇ—ਬਚਾ ਲੈਂਦੇ ਹਨ। ਮੋਰ ਲੈ—ਮੈਨੂੰ ਲੈ ਕੇ।੧।

ਗਰਭ ਕੁੰਟ ਮਹਿ—ਗਰਭ ਕੁੰਡ ਵਿਚ, ਮਾਂ ਦੇ ਪੇਟ ਵਿਚ। ਜਿਨਹਿ—ਜਿਸ (ਹਰੀ) ਨੇ। ਧਾਰਿਓ—ਬਚਾਈ  
 ਰੱਖਿਆ। ਬਨ—{Ozwnwz kwunny jly} ਪਾਣੀ। ਬਿਖੈ ਬਨ—ਵਿਸ਼ਿਆਂ ਦਾ ਸਮੁੰਦਰ। ਸਕਤ—ਸ਼ਕਤੀ  
 ਵਾਲਾ। ਸਰਨ ਸਮਰਥ—ਸਰਨ ਪਿਆਂ ਨੂੰ ਬਚਾਣ ਦੀ ਤਾਕਤ ਵਾਲਾ। ਨਿਹੋਰ—ਮੁਥਾਜੀ। ਆਨ—ਹੋਰ।੨।

ਅਰਥ:- ਹੇ ਪ੍ਰੀਤਮ ਪ੍ਰਭੂ! (ਮੇਰੇ) ਹਿਰਦੇ ਵਿਚ ਕੋਰਾ-ਪਨ ਵੱਸ ਰਿਹਾ ਹੈ (ਜੋ ਤੇਰੇ ਚਰਨਾਂ ਨਾਲ ਪਿਆਰ ਬਣਨ ਨਹੀਂ  
 ਦੋਂਦਾ)। ਹੇ ਠਾਕੁਰ! (ਮੇਰੇ ਅੰਦਰੋਂ) ਭਟਕਣਾ ਦੀ ਕੰਧ ਦੂਰ ਕਰ (ਇਹ ਕੰਧ ਮੈਨੂੰ ਤੇਰੇ ਨਾਲੋਂ ਪਰੇ ਰੱਖ ਰਹੀ ਹੈ)।  
 (ਮੇਰਾ ਹੱਥ) ਫੜ ਕੇ ਮੈਨੂੰ ਆਪਣੇ ਪਾਸੇ (ਜੋੜ) ਲੈ (ਆਪਣੇ ਚਰਨਾਂ ਵਿਚ ਜੋੜ ਲੈ)।੧। ਰਹਾਉ।

ਹੇ ਪ੍ਰੀਤਮ! (ਤੇਰੇ ਇਸ) ਸੰਸਾਰ-ਸਮੁੰਦਰ ਵਿਚ (ਵਿਕਾਰਾਂ ਦੇ) ਅਨੇਕਾਂ ਗੜੇ ਹਨ, ਮਿਹਰ ਕੇ (ਮੈਨੂੰ ਇਹਨਾਂ ਤੋਂ ਬਚਾ  
 ਕੇ) ਕੰਢੇ ਤੇ ਚਾੜ੍ਹ ਲੈ। ਹੇ ਹਰੀ! ਸੰਤ ਜਨਾਂ ਦੀ ਸੰਗਤ ਵਿਚ (ਰੱਖ ਕੇ ਮੈਨੂੰ ਆਪਣੇ) ਚਰਨਾਂ ਦੇ ਜਹਾਜ਼ (ਵਿਚ ਚਾੜ੍ਹ  
 ਲੈ), (ਤੇਰੇ ਇਹ ਚਰਨ) ਮੈਨੂੰ ਪਾਰ ਲੰਘਾਣ ਦੇ ਸਮਰਥ ਹਨ।੧।

ਹੇ ਭਾਈ! ਜਿਸ ਪਰਮਾਤਮਾ ਨੇ ਮਾਂ ਦੇ ਪੇਟ ਵਿਚ ਬਚਾਈ ਰੱਖਿਆ, ਵਿਸ਼ੇ ਵਿਕਾਰਾਂ ਦੇ ਸਮੁੰਦਰ ਵਿਚ (ਭੁੱਬਦੇ ਨੂੰ  
 ਬਚਾਣ ਵਾਲਾ ਭੀ ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ। ਹੇ ਨਾਨਕ! ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਸਰਨ  
 ਪਏ ਨੂੰ ਬਚਾ ਸਕਣ ਵਾਲਾ ਹੈ, (ਜਿਹੜਾ ਮਨੁੱਖ ਉਸ ਦੀ ਸਰਨ ਆ ਪੈਂਦਾ ਹੈ, ਉਸ ਨੂੰ) ਕੋਈ ਹੋਰ ਮੁਥਾਜੀ ਨਹੀਂ  
 ਰਹਿ ਜਾਂਦੀ।੨। 2।10।